

ਸਾਰਗ ਮਹਲਾ ੫ ॥

Saarang, Fifth Mehl:

ਹਰਿ ਜੀਉ ਅੰਤਰਜਾਮੀ ਜਾਨ ॥

The Dear Lord is the Inner-knower, the Searcher of hearts.

ਕਰਤ ਬੁਰਾਈ ਮਾਨੁਖ ਤੇ ਛੁਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥

The mortal does evil deeds, and hides from others, but like the air, the Lord is present everywhere. ||1||Pause||

ਬੈਸਨੋ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੁਠਾਨ ॥

You call yourself a devotee of Vishnu and you practice the six rituals, but your inner being is polluted with greed.

ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥

Those who slander the Society of the Saints, shall all be drowned in their ignorance. ||1||

ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥

The mortal eats the food which he has carefully prepared, and then steals the wealth of others. His inner being is filled with falsehood and pride.

ਸਾਸਤ੍ਰੁ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥

He knows nothing of the Vedas or the Shaastras; his mind is gripped by pride. ||2||

ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥

He says his evening prayers, and observes all the fasts, but this is all just a show.

ਪ੍ਰਭੂ ਭੁਲਾਏ ਉਝੜਿ ਪਾਏ ਨਿਹਫਲ ਸਭਿ ਕਰਮਾਨ ॥੩॥

God made him stray from the path, and sent him into the wilderness. All his actions are useless. ||3||

ਸੋ ਗਿਆਨੀ ਸੋ ਬੈਸਨੋ ਪੜਿਆ ਜਿਸੁ ਕਰੀ ਕ੍ਰਿਪਾ ਭਗਵਾਨ ॥

He alone is a spiritual teacher, and he alone is a devotee of Vishnu and a scholar, whom the Lord God blesses with His Grace.

ਉਲਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸੁਨ ॥੪॥

Serving the True Guru, he obtains the supreme status and saves the whole world. ||4||

ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬੋਲਾਨ ॥

What can I say? I don't know what to say. As God wills, so do I speak.

ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥

I ask only for the dust of the feet of the Saadh Sangat, the Company of the Holy. Servant Nanak seeks their Sanctuary. ||5||2||